

ਗਉੜੀ ਮਹਲਾ ੯ ॥ ਸਾਧੇ ਗੋਬਿੰਦ ਕੇ ਗੁਨ ਗਾਵਉ ॥ ਮਾਨਸ ਜਨਮੁ ਅਮੇਲਕੁ ਪਾਇਓ ਬਿਰਥਾ
ਕਾਹਿ ਗਵਾਵਉ ॥੧॥ ਰਹਾਉ ॥ ਪਤਿਤ ਪੁਨੀਤ ਦੀਨ ਬੰਧ ਹਰਿ ਸਰਨਿ ਤਾਹਿ ਤੁਮ ਆਵਉ ॥
ਗਜ ਕੇ ਤ੍ਰਾਸੁ ਮਿਟਿਓ ਜਿਹ ਸਿਮਰਤ ਤੁਮ ਕਾਹੇ ਬਿਸਰਾਵਉ ॥੧॥ ਤਜਿ ਅਭਿਮਾਨ ਮੋਹ
ਮਾਇਆ ਫੁਨਿ ਭਜਨ ਰਾਮ ਚਿਤੁ ਲਾਵਉ ॥ ਨਾਨਕ ਕਹਤ ਮੁਕਤਿ ਪੰਥ ਇਹੁ ਗੁਰਮੁਖਿ ਹੋਇ
ਤੁਮ ਪਾਵਉ ॥੨॥੫॥ {ਪੰਨਾ 219}

ਪਦਅਰਥ:- ਗਾਵਉ—ਗਾਵਹੁ {ਨੋਟ:- ਸਾਰੇ ਗੁਰੂ ਗ੍ਰੰਥ ਸਾਹਿਬ ਵਿਚ ਮਿਲਦੇ ਵਿਆਕਰਨਿਕ
ਨਿਯਮਾਂ ਅਨੁਸਾਰ ਲਫਜ਼ 'ਗਾਵਉ' ਦਾ ਅਰਥ ਹੈ 'ਮੈਂ ਗਾਂਦਾ ਹਾਂ'; 'ਗਾਵਹੁ' ਦਾ ਅਰਥ ਹੈ 'ਤੁਸੀ
ਗਾਵੋ'}।

ਪਾਇਓ—ਪਾਇਆ, ਲੱਭਾ ਹੈ। ਕਾਹਿ—ਕਿਉਂ? ਗਵਾਵਉ—ਗਵਾਵਹੁ, ਗਵਾਂਦੇ ਹੋ।1। ਰਹਾਉ।

ਪਤਿਤ—ਵਿਕਾਰਾਂ ਵਿਚ ਡਿੱਗੇ ਹੋਏ। ਦੀਨ—ਗਰੀਬ। ਬੰਧ—ਸਨਬੰਧੀ। ਤਾਹਿ—ਉਸ ਦੀ। ਗਜ—
ਹਾਥੀ। ਤ੍ਰਾਸੁ—ਡਰ। ਬਿਸਰਾਉ—ਬਿਸਰਾਵਹੁ, ਭੁਲਾ ਰਹੇ ਹੋ।1।

{ਨੋਟ:- ਭਾਗਵਤ ਦੀ ਕਥਾ ਹੈ ਕਿ ਇਕ ਗੰਧਰਬ ਕਿਸੇ ਸ੍ਰਾਪ ਦੇ ਕਾਰਨ ਹਾਥੀ ਬਣ ਗਿਆ। ਨਦੀ ਤੋਂ
ਪਾਣੀ ਪੀਣ ਗਏ ਨੂੰ ਪਾਣੀ ਵਿਚੋਂ ਇਕ ਤੰਦੂਏ ਨੇ ਫੜ ਲਿਆ। ਉਸ ਨੇ ਰਾਮ ਨਾਮ ਦਾ ਚੇਤਾ ਕੀਤਾ ਤਾਂ
ਉਸ ਦੀ ਖਲਾਸੀ ਹੋ ਗਈ}।

ਤਜਿ—ਤਜ ਕੇ। ਫੁਨਿ—ਮੁੜ, ਅਤੇ। ਲਾਵਹੁ—ਲਾਵਹੁ, ਜੇੜੇ। ਮੁਕਤਿ—ਵਿਕਾਰਾਂ ਤੋਂ ਖਲਾਸੀ। ਪੰਥ—
ਰਸਤਾ। ਗੁਰਮੁਖਿ ਹੋਇ—ਗੁਰਮੁਖਿ ਹੋ ਕੇ, ਗੁਰੂ ਦੀ ਸਰਨ ਪੈ ਕੇ। ਪਾਵਉ—ਪਾਵਹੁ, ਲੱਭ ਲਵੋ।2।

ਅਰਥ:- ਹੇ ਸੰਤ ਜਨੇ! (ਸਦਾ) ਗੋਬਿੰਦ ਦੇ ਗੁਣ ਗਾਂਦੇ ਰਿਹਾ ਕਰੋ। ਇਹ ਬੜਾ ਕੀਮਤੀ ਮਨੁੱਖਾ ਜਨਮ
ਮਿਲਿਆ ਹੈ, ਇਸ ਨੂੰ ਅਜਾਈਂ ਕਿਉਂ ਗਵਾਂਦੇ ਹੋ?।1। ਰਹਾਉ।

(ਹੇ ਸੰਤ ਜਨੇ!) ਪਰਮਾਤਮਾ ਉਹਨਾਂ ਬੰਦਿਆਂ ਨੂੰ ਭੀ ਪਵਿਤ੍ਰ ਕਰਨ ਵਾਲਾ ਹੈ ਜੇਹੜੇ ਵਿਕਾਰਾਂ ਵਿਚ
ਡਿੱਗੇ ਹੋਏ ਹੁੰਦੇ ਹਨ, ਉਹ ਹਰੀ ਗਰੀਬਾਂ ਦਾ ਸਹਾਈ ਹੈ। ਤੁਸੀ ਭੀ ਉਸੇ ਦੀ ਸਰਨ ਪਵੋ। ਜਿਸ ਦਾ
ਸਿਮਰਨ ਕਰ ਕੇ ਹਾਥੀ ਦਾ ਡਰ ਮਿਟ ਗਿਆ ਸੀ, ਤੁਸੀ ਉਸ ਨੂੰ ਕਿਉਂ ਭੁਲਾ ਰਹੇ ਹੋ?।1।

(ਹੇ ਸੰਤ ਜਨੇ!) ਅਹੰਕਾਰ ਦੂਰ ਕਰ ਕੇ ਅਤੇ ਮਾਇਆ ਦਾ ਮੋਹ ਦੂਰ ਕਰ ਕੇ ਆਪਣਾ ਚਿੱਤ
ਪਰਮਾਤਮਾ ਦੇ ਭਜਨ ਵਿਚ ਜੋੜੀ ਰੱਖੋ। ਨਾਨਕ ਆਖਦਾ ਹੈ—ਵਿਕਾਰਾਂ ਤੋਂ ਖਲਾਸੀ ਪ੍ਰਾਪਤ ਕਰਨ ਦਾ

ਇਹੀ ਰਸਤਾ ਹੈ, ਪਰ ਗੁਰੂ ਦੀ ਸਰਨ ਪੈ ਕੇ ਹੀ ਤੁਸੀਂ ਇਹ ਰਸਤਾ ਲੱਭ ਸਕੋਗੇ।2।5।